

# Prime Minister attends the National Day Programme

March 26, 2021

## ਪ੍ਰਧਾਨ ਮੰਤਰੀ ਰਾਸ਼ਟਰੀ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ

26 ਮਾਰਚ, 2021

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਦੇ ਆਪਣੇ ਦੋ ਦਿਨਾ ਦੌਰੇ ਦੇ ਦੌਰਾਨ ਬੰਗਲਾਦੇਸ਼ ਦੀ ਆਜ਼ਾਦੀ ਦੀ ਗੋਲਡਨ ਜੁਬਲੀ ਦੇ ਮੌਕੇ 'ਤੇ ਆਯੋਜਿਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਬੰਗਲਾਦੇਸ਼ ਦੇ ਰਾਸ਼ਟਰਪਤੀ, ਮਹਾਮਹਿਮ ਮੁਹੰਮਦ ਅਬਦੁਲ ਹਾਮਿਦ; ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ; ਸ਼ੇਖ ਮੁਜੀਬੁਰ ਰਹਿਮਾਨ ਦੀ ਛੋਟੀ ਧੀ, ਸ਼ੇਖ ਰੇਹਾਨਾ; ਮੁਜੀਬ ਬੇਰਸ਼ੇ ਮਨਾਉਣ ਲਈ ਰਾਸ਼ਟਰੀ ਲਾਗੂਕਰਨ ਕਮੇਟੀ ਦੇ ਮੁੱਖ ਕੋਆਰਡੀਨੇਟਰ, ਡਾ. ਕਮਾਲ ਅਬਦੁਲ ਨਾਸਰ ਚੌਧਰੀ ਅਤੇ ਹੋਰ ਪਤਵੰਤੇ ਮੌਜੂਦ ਸਨ। ਇਹ ਆਯੋਜਨ ਤੇਜਗਾਂਵ ਦੇ ਰਾਸ਼ਟਰੀ ਪਰੇਡ ਚੌਕ ਵਿੱਚ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਬੰਗਲਾਦੇਸ਼ ਦੇ ਰਾਸ਼ਟਰ-ਪਿਤਾ, ਬੰਗਬੰਦੂ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਵੀ ਮਨਾਈ।

ਕੁਰਾਨ, ਭਗਵਦ ਗੀਤਾ, ਤ੍ਰਿਪਿਟਕ ਅਤੇ ਬਾਈਬਲ ਸਹਿਤ ਧਾਰਮਿਕ ਗ੍ਰੰਥਾਂ ਦੇ ਪਾਠ ਉਚਾਰਨ ਨਾਲ ਆਯੋਜਨ ਦੀ ਸ਼ੁਰੂਆਤ ਹੋਈ। ਬੰਗਲਾਦੇਸ਼ ਦੀ ਆਜ਼ਾਦੀ ਦੀ ਗੋਲਡਨ ਜੁਬਲੀ ਮਨਾਉਣ ਦੇ ਲੋਗੋ ਤੋਂ ਪਰਦਾ ਹਟਾਉਣ ਦੇ ਬਾਅਦ "ਦ ਇਟਰਨਲ ਮੁਜੀਬ" ਨਾਮਕ ਇੱਕ ਵੀਡੀਓ ਪੇਸ਼ ਕੀਤੀ ਗਈ। ਇਸ ਵਿਸ਼ੇਸ਼ ਮੌਕੇ ਨੂੰ ਮਨਾਉਣ ਲਈ ਇੱਕ ਥੀਮ ਸੌਂਗ ਵੀ ਪੇਸ਼ ਕੀਤਾ ਗਿਆ। ਇਸ ਆਯੋਜਨ ਵਿੱਚ "ਦ ਇਟਰਨਲ ਮੁਜੀਬ" ਸਿਰਲੇਖ ਹੇਠ ਇੱਕ ਐਨੀਮੇਸ਼ਨ ਵੀਡੀਓ ਵੀ ਦਿਖਾਈ ਗਈ ਸੀ। ਸਸ਼ਸਤ੍ਰ ਬਲਾਂ ਦੁਆਰਾ ਬੰਗਲਾਦੇਸ਼ ਦੇ ਰਾਸ਼ਟਰ ਨਿਰਮਾਣ ਵਿੱਚ ਹਥਿਆਰਬੰਦ ਬਲਾਂ ਦੀ ਭੂਮਿਕਾ ਦਾ ਜਸ਼ਨ 'ਤੇ ਇੱਕ ਵਿਸ਼ੇਸ਼ ਪੇਸ਼ਕਾਰੀ ਵੀ ਪ੍ਰਦਰਸ਼ਿਤ ਕੀਤੀ ਗਈ।

ਡਾ: ਕਮਾਲ ਅਬਦੁਲ ਨਸੀਰ ਚੌਧਰੀ ਨੇ ਸਵਾਗਤੀ ਭਾਸ਼ਣ ਦਿੱਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਸਸ਼ਸਤ੍ਰ ਬਲਾਂ ਦੇ ਦਿੱਗਜਾਂ ਦੀ ਮੌਜੂਦਗੀ ਨੂੰ ਮਾਨਤਾ ਦਿੱਤੀ ਜਿਨ੍ਹਾਂ ਨੇ ਕਿ 1971 ਦੀ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਪ੍ਰਤੱਖ ਤੌਰ 'ਤੇ ਹਿੱਸਾ ਲਿਆ ਸੀ। ਕਈ ਰਾਸ਼ਟਰਾਂ ਦੇ ਮੁਖੀਆਂ, ਸਰਕਾਰਾਂ ਦੇ ਮੁਖੀਆਂ ਅਤੇ ਕਈ ਵਿਸ਼ੇਸ਼ ਸ਼ਖਸੀਅਤਾਂ ਦੇ ਵਧਾਈ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੇਖ ਮੁਜੀਬੁਰ ਰਹਿਮਾਨ ਨੂੰ ਮਰਨ-ਉਪਰਾਂਤ ਮਿਲੇ ਗਾਂਧੀ ਸ਼ਾਂਤੀ ਪੁਰਸਕਾਰ 2020 ਨੂੰ ਸ਼ੇਖ ਮੁਜੀਬੁਰ ਰਹਿਮਾਨ ਦੀਆਂ ਬੇਟੀਆਂ- ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਛੋਟੀ ਭੈਣ ਸ਼ੇਖ ਰੇਹਾਨਾ ਨੂੰ ਸੌਂਪਿਆ। ਇਹ ਪੁਰਸਕਾਰ ਅਹਿੰਸਾਵਾਦੀ ਅਤੇ ਹੋਰ ਗਾਂਧੀਵਾਦੀ ਤਰੀਕਿਆਂ ਨਾਲ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਬਦਲਾਅ ਲਿਆਉਣ ਲਈ ਉਨ੍ਹਾਂ ਵੱਲੋਂ ਪਾਏ ਗਏ ਉਤਕ੍ਰਿਸ਼ਟ ਯੋਗਦਾਨ ਲਈ ਦਿੱਤਾ ਗਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ, ਇਸ ਮੌਕੇ ਦੀ

ਮਹੱਤਤਾ ਨੂੰ ਉਜਾਗਰ ਕੀਤਾ ਅਤੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੇ ਕਈ ਪਹਿਲੂਆਂ ਨੂੰ ਛੂਹਿਆ। ਸੰਬੋਧਨ ਤੋਂ ਬਾਅਦ ਸ਼ੇਖ਼ ਰੇਹਾਨਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 'ਇਟਰਨਲ ਮੁਜੀਬ ਮਮੈਂਟੋ' ਪ੍ਰਦਾਨ ਕੀਤਾ।

ਬੰਗਲਾਦੇਸ਼ ਦੇ ਰਾਸ਼ਟਰਪਤੀ ਸ਼੍ਰੀ ਮੁਹੰਮਦ ਅਬਦੁਲ ਹਾਮਿਦ ਨੇ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਬੰਗਲਾਦੇਸ਼ ਦੀ 1971 ਦੀ ਆਜ਼ਾਦੀ ਦੀ ਲੜਾਈ ਵਿੱਚ ਭਾਰਤ ਦੀ ਭੂਮਿਕਾ ਅਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਆਪਣੇ ਸੰਬੋਧਨ ਵਿੱਚ ਕੋਵਿਡ-19 ਮਹਾਮਾਰੀ ਦੇ ਬਾਵਜੂਦ ਇਸ ਸਮਾਗਮ ਵਿੱਚ ਵਿਅਕਤੀਗਤ ਤੌਰ 'ਤੇ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਹਰ ਸਮੇਂ ਬੰਗਲਾਦੇਸ਼ ਵਾਸਤੇ ਭਾਰਤ ਸਰਕਾਰ ਦੇ ਸਹਿਯੋਗ ਦੀ ਸ਼ਲਾਘਾ ਕੀਤੀ।

ਪ੍ਰੋਗਰਾਮ ਦੇ ਰਸਮੀ ਹਿੱਸੇ ਤੋਂ ਬਾਅਦ ਸੱਭਿਆਚਾਰਕ ਹਿੱਸਾ ਪੇਸ਼ ਕੀਤਾ ਗਿਆ। ਪ੍ਰਸਿੱਧ ਹਿੰਦੁਸਤਾਨੀ ਕਲਾਸੀਕਲ ਗਾਇਕ ਪੰਡਿਤ ਅਜੋਯ ਚਕਰਵਰਤੀ, ਨੇ ਬੰਗਬੰਧੂ ਨੂੰ ਸਮਰਪਿਤ ਰਾਗ ਨਾਲ ਪੜਵੀਂਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਏਆਰ ਰਹਿਮਾਨ ਆਪਣੀ ਮਧੁਰ ਪੇਸ਼ਕਾਰੀ ਨਾਲ ਕਈ ਲੋਕਾਂ ਦੇ ਦਿਲਾਂ ਉੱਤੇ ਛਾ ਗਏ। ਇਸ ਪ੍ਰੋਗਰਾਮ ਦਾ ਸੱਭਿਆਚਾਰਕ ਹਿੱਸਾ ਕਈ ਸੰਗੀਤਕ, ਡਾਂਸ ਅਤੇ ਨਾਟਕੀ ਪੇਸ਼ਕਾਰੀਆਂ ਨਾਲ ਸੰਪੰਨ ਹੋਇਆ।

ਢਾਕਾ

26 ਮਾਰਚ, 2021

DISCLAIMER: This is an approximate translation. The original is available in English on MEA's website and may be referred to as the official press release.